

 Print Page

Sri Guru Granth Sahib

Displaying 645 of

ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥

Man Kee Saar N Jaananee Houmai Bharam Bhulaae ||

They do not know the state of their own minds; they are deluded by doubt and egotism.

ਸੋਰਠਿ ਵਾਰ (ਮਃ ੪) (੬) ਸ. (੩) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧

Raag Sorath Guru Amar Das

ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥

Gur Parasaadhee Bho Paeiaa Vaddabhaag Vasiaa Man Aae ||

By Guru's Grace, the Fear of God is obtained; by great good fortune, the Lord comes to abide in the mind.

ਸੋਰਠਿ ਵਾਰ (ਮਃ ੪) (੬) ਸ. (੩) ੨:੭ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧

Raag Sorath Guru Amar Das

ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥

Bhai Paeiai Man Vas Hoaa Houmai Sabadh Jalaae ||

When the Fear of God comes, the mind is restrained, and through the Word of the Shabad, the ego is burnt away.

ਸੋਰਠਿ ਵਾਰ (ਮਃ ੪) (੬) ਸ. (੩) ੨:੮ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੨

Raag Sorath Guru Amar Das

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥

Sach Rathae Sae Niramalae Jothee Joth Milaae ||

Those who are imbued with Truth are immaculate; their light merges in the Light.

ਸੋਰਠਿ ਵਾਰ (ਮਃ ੪) (੬) ਸ. (੩) ੨:੯ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੨

Raag Sorath Guru Amar Das

ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥

Sathigur Miliyai Nao Paeiaa Naanak Sukh Samaae ||2||

Meeting the True Guru, one obtains the Name; O Nanak, he is absorbed in peace. ||2||

ਸੋਰਠਿ ਵਾਰ (ਮਃ ੪) (੬) ਸ. (੩) ੨:੧੦ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੩

Raag Sorath Guru Amar Das

ਪਉੜੀ ॥

Pourree ||

Pauree:

ਸੋਰਠਿ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੬੪੫

ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥

Eaeh Bhoopath Raanae Rang Dhin Chaar Suhaavanaa ||

The pleasures of kings and emperors are pleasing, but they last for only a few days.

ਸੋਰਠਿ ਵਾਰ (ਮਃ ੪) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੩

Raag Sorath Guru Amar Das

ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥

Eaehu Maaeiaa Rang Kasunbh Khin Mehi Lehi Jaavanaa ||

These pleasures of Maya are like the color of the safflower, which wears off in a moment.

ਸੋਰਠਿ ਵਾਰ (ਮਃ ੪) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੪

Raag Sorath Guru Amar Das

ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥

Chaladhiaa Naal N Chalai Sir Paap Lai Jaavanaa ||

They do not go with him when he departs; instead, he carries the load of sins upon his head.

ਸੋਰਠਿ ਵਾਰ (ਮਃ ੪) ੬:੩ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੪

Raag Sorath Guru Amar Das

ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥

Jaan Pakarr Chalaaeiaa Kaal Thaan Kharaa Ddaraavanaa ||

When death seizes him, and marches him away, then he looks absolutely hideous.

ਸੋਰਠਿ ਵਾਰ (ਮਃ ੪) ੬:੪ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੫

Raag Sorath Guru Amar Das

ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥

Ouh Vaelaa Hathh N Aavai Fir Pashhuthaavanaa ||6||

That lost opportunity will not come into his hands again, and in the end, he regrets and repents. ||6||

ਸੋਰਠਿ ਵਾਰ (ਮਃ ੪) ੬:੫ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੫

Raag Sorath Guru Amar Das

ਸਲੋਕੁ ਮਃ ੩ ॥

Salok Ma 3 ||

Shalok, Third Mehl:

ਸੋਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੫

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

Sathigur Thae Jo Muh Firae Sae Badhhae Dhukh Sehaahi ||

Those who turn their faces away from the True Guru, suffer in sorrow and bondage.

ਸੋਰਠਿ ਵਾਰ (ਮਃ ੪) (੧) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੬

Raag Sorath Guru Amar Das

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

Fir Fir Milan N Paaeinee Janmehi Thai Mar Jaahi ||

Again and again, they are born only to die; they cannot meet their Lord.

ਸੋਰਠਿ ਵਾਰ (ਮਃ ੪) (੧) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੬

Raag Sorath Guru Amar Das

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

Sehasaa Rog N Shhoddee Dhukh Hee Mehi Dhukh Paahi ||

The disease of doubt does not depart, and they find only pain and more pain.

ਸੋਰਠਿ ਵਾਰ (ਮਃ ੪) (੧) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੭

Raag Sorath Guru Amar Das

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥

Naanak Nadharee Bakhas Laehi Sabadhae Mael Milaahi ||1||

O Nanak, if the Gracious Lord forgives, then one is united in Union with the Word of the Shabad. ||1||

ਸੋਰਠਿ ਵਾਰ (ਮਃ ੪) (੧) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੭

Raag Sorath Guru Amar Das

ਮਃ ੩ ॥

Ma 3 ||

Third Mehl:

ਸੋਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੫

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥

Jo Sathigur Thae Muh Firae Thinaa Thour N Thaaou ||

Those who turn their faces away from the True Guru, shall find no place of rest or shelter.

ਸੋਰਠਿ ਵਾਰ (ਮਃ ੪) (੧) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੮

Raag Sorath Guru Amar Das

ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥

Jio Shhuttarr Ghar Ghar Firai Dhuhachaaran Badhanaao ||

They wander around from door to door, like a woman forsaken, with a bad character and a bad reputation.

ਸੋਰਠਿ ਵਾਰ (ਮਃ ੪) (੭) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੮

Raag Sorath Guru Amar Das

ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥

Naanak Guramukh Bakhaseehi Sae Sathigur Mael Milaao ||2||

O Nanak, the Gurmukhs are forgiven, and united in Union with the True Guru. ||2||

ਸੋਰਠਿ ਵਾਰ (ਮਃ ੪) (੭) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੯

Raag Sorath Guru Amar Das

ਪਉੜੀ ॥

Pourree ||

Pauree:

ਸੋਰਠਿ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੬੪੫

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥

Jo Saevehi Sath Muraar Sae Bhavajal Thar Gaeiaa ||

Those who serve the True Lord, the Destroyer of ego, cross over the terrifying world-ocean.

ਸੋਰਠਿ ਵਾਰ (ਮਃ ੪) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੯

Raag Sorath Guru Amar Das

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥

Jo Bolehi Har Har Naao Thin Jam Shhadd Gaeiaa ||

Those who chant the Name of the Lord, Har, Har, are passed over by the Messenger of Death.

ਸੋਰਠਿ ਵਾਰ (ਮਃ ੪) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੦

Raag Sorath Guru Amar Das

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥

Sae Dharageh Paidhhae Jaahi Jinaa Har Jap Laeiaa ||

Those who meditate on the Lord, go to His Court in robes of honor.

ਸੋਰਠਿ ਵਾਰ (ਮਃ ੪) ੭:੩ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੦

Raag Sorath Guru Amar Das

ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥

Har Saevehi Saeeee Purakh Jinaa Har Thudhh Maeiaa ||

They alone serve You, O Lord, whom You bless with Grace.

ਸੇਰਠਿ ਵਾਰ (ਮਃ ੪) ੭:੪ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੧

Raag Sorath Guru Amar Das

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

Gun Gaavaa Piaarae Nith Guramukh Bhram Bho Gaeiaa ||7||

I sing continually Your Glorious Praises, O Beloved; as Gurmukh, my doubts and fears have been dispelled.
||7||

ਸੇਰਠਿ ਵਾਰ (ਮਃ ੪) ੭:੫ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੧

Raag Sorath Guru Amar Das

ਸਲੋਕੁ ਮਃ ੩ ॥

Salok Ma 3 ||

Shalok, Third Mehl:

ਸੇਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੫

ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥

Thhaalai Vich Thai Vasathoo Peeou Har Bhojan Anmrith Saar ||

Upon the plate, three things have been placed; this is the sublime, ambrosial food of the Lord.

ਸੇਰਠਿ ਵਾਰ (ਮਃ ੪) (੮) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੨

Raag Sorath Guru Amar Das

ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥

Jith Khaadhhai Man Thripatheeai Paaeeai Mokh Dhuaar ||

Eating this, the mind is satisfied, and the Door of Salvation is found.

ਸੇਰਠਿ ਵਾਰ (ਮਃ ੪) (੮) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੩

Raag Sorath Guru Amar Das

ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥

Eihu Bhojan Alabh Hai Santhahu Labhai Gur Veechaar ||

It is so difficult to obtain this food, O Saints; it is obtained only by contemplating the Guru.

ਸੇਰਠਿ ਵਾਰ (ਮਃ ੪) (੮) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੩

Raag Sorath Guru Amar Das

ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥

Eaeh Mudhaavanee Kio Vichahu Kadteeai Sadhaa Rakheeai Our Dhhaar ||

Why should we cast this riddle out of our minds? We should keep it ever enshrined in our hearts.

ਸੋਰਠਿ ਵਾਰ (ਮਃ ੪) (੮) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੪

Raag Sorath Guru Amar Das

ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥

Eaeh Mudhaavanee Sathiguroo Paaee Gurasikhaa Ladhhee Bhaal ||

The True Guru has posed this riddle. The Guru's Sikhs have found its solution.

ਸੋਰਠਿ ਵਾਰ (ਮਃ ੪) (੮) ਸ. (੩) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੪

Raag Sorath Guru Amar Das

ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥

Naanak Jis Bujhaaeae S Bujhasee Har Paaeiaa Guramukh Ghaal ||1||

O Nanak, he alone understands this, whom the Lord inspires to understand. The Gurmukhs work hard, and find the Lord. ||1||

ਸੋਰਠਿ ਵਾਰ (ਮਃ ੪) (੮) ਸ. (੩) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੫

Raag Sorath Guru Amar Das

ਮਃ ੩ ॥

Ma 3 ||

Third Mehl:

ਸੋਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੫

ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥

Jo Dhhur Maelae Sae Mil Rehae Sathigur Sio Chith Laae ||

Those whom the Primal Lord unites, remain in Union with Him; they focus their consciousness on the True Guru.

ਸੋਰਠਿ ਵਾਰ (ਮਃ ੪) (੮) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੫

Raag Sorath Guru Amar Das

ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥

Aap Vishhorraen Sae Vishhurrae Dhoojai Bhaae Khuaae ||

Those whom the Lord Himself separates, remain separated; in the love of duality, they are ruined.

ਸੋਰਠਿ ਵਾਰ (ਮਃ ੪) (੮) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੪੫ ਪੰ. ੧੬

Raag Sorath Guru Amar Das

ਨਾਨਕ ਵਿਨੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥

Naanak Vin Karamaa Kiaa Paaeeai Poorab Likhiaa Kamaae ||2||

O Nanak, without good karma, what can anyone obtain? He earns what he is pre-destined to receive. ||2||

ਸੋਰਠਿ ਵਾਰ (ਮਃ ੪) ੮:੨ - ਗੁਰੂ ਗ੍ਰੰਥ ਸਾਹਿਬ : ਅੰਗ ੬੪੫ ਪੰ. ੧੬

Raag Sorath Guru Amar Das

ਪਉੜੀ ॥

Pourree ||

Pauree:

ਸੋਰਠਿ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੬੪੫

ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥

Behi Sakheaaa Jas Gaavehi Gaavanehaareeaa ||

Sitting together, the companions sing the Songs of the Lord's Praises.

ਸੋਰਠਿ ਵਾਰ (ਮਃ ੪) ੮:੧ - ਗੁਰੂ ਗ੍ਰੰਥ ਸਾਹਿਬ : ਅੰਗ ੬੪੫ ਪੰ. ੧੭

Raag Sorath Guru Amar Das

ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥

Har Naam Salaahihu Nith Har Ko Balihaareeaa ||

They praise the Lord's Name continually; they are a sacrifice to the Lord.

ਸੋਰਠਿ ਵਾਰ (ਮਃ ੪) ੮:੨ - ਗੁਰੂ ਗ੍ਰੰਥ ਸਾਹਿਬ : ਅੰਗ ੬੪੫ ਪੰ. ੧੮

Raag Sorath Guru Amar Das

ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥

Jinee Sun Manniaa Har Naao Thinaa Ho Vaareeaa ||

Those who hear, and believe in the Lord's Name, to them I am a sacrifice.

ਸੋਰਠਿ ਵਾਰ (ਮਃ ੪) ੮:੩ - ਗੁਰੂ ਗ੍ਰੰਥ ਸਾਹਿਬ : ਅੰਗ ੬੪੫ ਪੰ. ੧੯

Raag Sorath Guru Amar Das

ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥

Guramukheaaa Har Mael Milaavanehaareeaa ||

O Lord, let me unite with the Gurmukhs, who are united with You.

ਸੋਰਠਿ ਵਾਰ (ਮਃ ੪) ੮:੪ - ਗੁਰੂ ਗ੍ਰੰਥ ਸਾਹਿਬ : ਅੰਗ ੬੪੫ ਪੰ. ੧੯

Raag Sorath Guru Amar Das

ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥

Ho Bal Jaavaa Dhin Raath Gur Dhaekhanehaareeaa ||8||

I am a sacrifice to those who, day and night, behold their Guru. ||8||

ਸੋਰਠਿ ਵਾਰ (ਮਃ ੪) ੮:੫ - ਗੁਰੂ ਗ੍ਰੰਥ ਸਾਹਿਬ : ਅੰਗ ੬੪੫ ਪੰ. ੧੯

Raag Sorath Guru Amar Das

ਸਲੋਕੁ ਮਃ ੩ ॥

Salok Ma 3 ॥

Shalok, Third Mehl:

ਸੋਰਠਿ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੬੪੬